

ਸਾਰੰਗ ਮਹਲਾ ੪ ॥

Saarang, Fourth Mehl:

ਗੋਬਿੰਦ ਚਰਨਨ ਕਉ ਬਲਿਹਾਰੀ ॥

I am a sacrifice to the Feet of the Lord of the Universe.

ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥

I cannot swim across the terrifying world ocean. But chanting the Name of the Lord, Har, Har, I am carried across across. ||1||Pause||

ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥

Faith in God came to fill my heart; I serve Him intuitively, and contemplate Him.

ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥

Night and day, I chant the Lord's Name within my heart; it is all-powerful and virtuous. ||1||

ਪ੍ਰਭੁ ਅਗਮ ਅਗੋਚਰੁ ਰਵਿਆ ਸੂਬ ਠਾਈ ਮਨਿ ਤਨਿ ਅਲਖ ਅਪਾਰੀ ॥

God is Inaccessible and Unfathomable, All-pervading everywhere, in all minds and bodies; He is Infinite and Invisible.

ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥

When the Guru becomes merciful, then the Unseen Lord is seen within the heart. ||2||

ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥

Deep within the inner being is the Name of the Lord, the Support of the entire earth, but to the egotistical shaakta, the faithless cynic, He seems far away.

ਤ੍ਰਿਸਨਾ ਜਲਤ ਨ ਕਬਹੂ ਬੁਝਹਿ ਜੁਐ ਬਾਜੀ ਹਾਰੀ ॥੩॥

His burning desire is never quenched, and he loses the game of life in the gamble. ||3||

ਉਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥

Standing up and sitting down, the mortal sings the Glorious Praises of the Lord, when the Guru bestows even a tiny bit of His Grace.

ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥

O Nanak, those who are blessed by His Glance of Grace - He saves and protects their honor. ||4||2||